

ਜਿਸ ਦਾ ਸਾਹਿਬੁ ਡਾਢਾ ਹੋਇ ॥

One who belongs to the All-powerful Lord and Master

ਤਿਸ ਨੇ ਮਾਰਿ ਨ ਸਾਕੈ ਕੋਇ ॥

- no one can destroy him.

ਸਾਹਿਬ ਕੀ ਸੇਵਕੁ ਰਹੈ ਸਰਣਾਈ ॥

The Lord's servant remains under His protection;

ਆਪੇ ਬਖਸੇ ਦੇ ਵਡਿਆਈ ॥

The Lord Himself forgives him, and blesses him with glorious greatness.

ਤਿਸ ਤੇ ਉਪਰਿ ਨਾਹੀ ਕੋਇ ॥

There is none higher than Him.

ਕਉਣੁ ਡਰੈ ਡਰੁ ਕਿਸ ਕਾ ਹੋਇ ॥੪॥

Why should he be afraid? What should he ever fear? ||4||

ਗੁਰਮਤੀ ਸਾਂਤਿ ਵਸੈ ਸਰੀਰ ॥

Through the Guru's Teachings, peace and tranquility abide within the body.

ਸਬਦੁ ਚੀਨ੍ਰਿਹ ਫਿਰਿ ਲਗੈ ਨ ਪੀਰ ॥

Remember the Word of the Shabad, and you shall never suffer pain.

ਆਵੈ ਨ ਜਾਇ ਨਾ ਦੁਖੁ ਪਾਏ ॥

You shall not have to come or go, or suffer in sorrow.

ਨਾਮੇ ਰਾਤੇ ਸਹਜਿ ਸਮਾਏ ॥

Imbued with the Naam, the Name of the Lord, you shall merge in celestial peace.

ਨਾਨਕ ਗੁਰਮੁਖਿ ਵੇਖੈ ਹਦੂਰਿ ॥

O Nanak, the Gurmukh beholds Him ever-present, close at hand.

ਮੇਰਾ ਪ੍ਰਭੁ ਸਦ ਰਹਿਆ ਭਰਪੂਰਿ ॥੫॥

My God is always fully pervading everywhere. ||5||